

ਬਿਲਾਵਲੁ ਮਹਲਾ ੯ ॥

Bilaaval, Ninth Mehl:

ਜਾ ਮੈ ਭਜਨੁ ਰਾਮ ਕੋ ਨਾਹੀ ॥

There is no meditation on the Lord within him.

ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥

That man wastes his life uselessly - keep this in mind. ||1||Pause||

ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੁਆ ਬਸਿ ਜਾ ਕੋ ॥

He bathes at sacred shrines of pilgrimage, and adheres to fasts, but he has no control over his mind.

ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥

Know that such religion is useless to him. I speak the Truth for his sake. ||1||

ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥

It's like a stone, kept immersed in water; still, the water does not penetrate it.

ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥

So, understand it: that mortal being who lacks devotional worship is just like that. ||2||

ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥

In this Dark Age of Kali Yuga, liberation comes from the Naam. The Guru has revealed this secret.

ਕਹੁ ਨਾਨਕ ਸੋਈ ਨਰੁ ਗਰੁਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥

Says Nanak, he alone is a great man, who sings the Praises of God. ||3||3||